

Love the Merciful Lord, Giver of Life

ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ

ੴ ਸਤਿਗੁਰ ਪ੍ਰਸਾਦਿ ॥

ਪੋਖਿ ਤੁਖਾਰੁ ਪੜੈ ਵਣੁ ਤਿਣੁ ਰਸੁ ਸੋਖੈ ॥

ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੈ ॥

ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥

ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥

ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥

ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥

Translation*

As the winter's snow
Freezes the sap in tree and bush,
The absence of the Lord
Kills the body and the soul.
O Lord, why comest not Thou?

He that gives life to all the world
Do I praise through the Guru's Word.
His light is in all life born
Of egg or womb or sweat or seed.
O merciful God and Master! Give us Thy vision
That we may find salvation.

Spake the Guru:

Only that person mingles with Him
Who loves the Lord, the Giver of Life.

[SGGS: 1109]

* Translation based on Khushwant Singh's rendering.